

ਸੋਰਠਿ ਮਹਲਾ ੫ ॥

Sorat'h, Fifth Mehl:

ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥

My body belongs to the Saints, my wealth belongs to the Saints, and my mind belongs to the Saints.

ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਬੀਆ ॥੧॥

By the Grace of the Saints, I meditate on the Lord's Name, and then, all comforts come to me. ||1||

ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥

Without the Saints, there are no other givers.

ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥

Whoever takes to the Sanctuary of the Holy Saints, is carried across.
||Pause||

ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥

Millions of sins are erased by serving the humble Saints, and singing the Glorious Praises of the Lord with love.

ਈਹਾ ਸੁਖੁ ਆਗੈ ਮੁਖ ਉਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥

One finds peace in this world, and one's face is radiant in the next world, by associating with the humble Saints, through great good fortune. ||2||

ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥

I have only one tongue, and the Lord's humble servant is filled with countless virtues; how can I sing his praises?

ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥

The inaccessible, unapproachable and eternally unchanging Lord is obtained in the Sanctuary of the Saints. ||3||

ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥

I am worthless, lowly, without friends or support, and full of sins; I long for the Shelter of the Saints.

ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥

I am drowning in the deep, dark pit of household attachments - please save me, Lord! ||4||7||